

ਆਸਾ ਮਹਲਾ ੫ ॥

Aasaa, Fifth Mehl:

ਆਗੈ ਹੀ ਤੇ ਸਭੁ ਕਿਛੁ ਹੂਆ ਅਵਰੁ ਕਿ ਜਾਣੈ ਗਿਆਨਾ ॥

Everything is pre-ordained; what else can be known through study?

ਭੂਲ ਚੂਕ ਅਪਨਾ ਬਾਰਿਕੁ ਬਖਸਿਆ ਪਾਰਬ੍ਰਹਮ ਭਗਵਾਨਾ ॥੧॥

The errant child has been forgiven by the Supreme Lord God. ||1||

ਸਤਿਗੁਰੁ ਮੇਰਾ ਸਦਾ ਦਇਆਲਾ ਮੋਹਿ ਦੀਨ ਕਉ ਰਾਖਿ ਲੀਆ ॥

My True Guru is always merciful; He has saved me, the meek one.

ਕਾਟਿਆ ਰੋਗੁ ਮਹਾ ਸੁਖੁ ਪਾਇਆ ਹਰਿ ਅੰਮ੍ਰਿਤੁ ਮੁਖਿ ਨਾਮੁ ਦੀਆ ॥੧॥ ਰਹਾਉ ॥

He has cured me of my disease, and I have obtained the greatest peace; He has placed the Ambrosial Name of the Lord in my mouth. ||1||Pause||

ਅਨਿਕ ਪਾਪ ਮੇਰੇ ਪਰਹਰਿਆ ਬੰਧਨ ਕਾਟੇ ਮੁਕਤ ਭਏ ॥

He has washed away my countless sins; He has cut away my bonds, and I am liberated.

ਅੰਧ ਕ੍ਰੂਪ ਮਹਾ ਘੋਰ ਤੇ ਬਾਹ ਪਕਰਿ ਗੁਰਿ ਕਾਢਿ ਲੀਏ ॥੨॥

He has taken me by the arm, and pulled me out of the terrible, deep dark pit. ||2||

ਨਿਰਭਉ ਭਏ ਸਗਲ ਭਉ ਮਿਟਿਆ ਰਾਖੇ ਰਾਖਨਹਾਰੇ ॥

I have become fearless, and all my fears have been erased. The Savior Lord has saved me.

ਐਸੀ ਦਾਤਿ ਤੇਰੀ ਪ੍ਰਭ ਮੇਰੇ ਕਾਰਜ ਸਗਲ ਸਵਾਰੇ ॥੩॥

Such is Your generosity, O my God, that You have resolved all my affairs. ||3||

ਗੁਣ ਨਿਧਾਨ ਸਾਹਿਬ ਮਨਿ ਮੇਲਾ ॥

My mind has met with my Lord and Master, the treasure of excellence.

ਸਰਣਿ ਪਇਆ ਨਾਨਕ ਸੁਹੇਲਾ ॥੪॥੯॥੪੮॥

Taking to His Sanctuary, Nanak has become blissful. ||4||9||48||